

Sri Guru Granth Sahib

Displaying 546 of

ਸੰਤਹ ਸੰਗਿ ਮਿਲੈ ਜਪਿ ਪੂਰਨ ਕਾਮਾ ਰਾਮ ॥

Santheh Sang Milai Jap Pooran Kaamaa Raam ||

In the Society of the Saints, one meets the Lord; meditating on Him, one's affairs are resolved.

ਬਿਹਾਗੜਾ (ਮਃ ੫) ਛੰਤ (੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧

Raag Bihaagrhaa Guru Arjan Dev

ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ ਮਨਹੁ ਨ ਬੀਸਰੈ ॥

Sabh Kaam Pooran Dhukh Bidheeran Har Nimakh Manahu N Beesarai ||

God is the One who accomplishes everything; He is the Dispeller of pain. Never forget Him from your mind, even for an instant.

ਬਿਹਾਗੜਾ (ਮਃ ੫) ਛੰਤ (੬) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੨

Raag Bihaagrhaa Guru Arjan Dev

ਆਨੰਦ ਅਨਦਿਨੁ ਸਦਾ ਸਾਚਾ ਸਰਬ ਗੁਣ ਜਗਦੀਸਰੈ ॥

Aanandh Anadhin Sadhaa Saachaa Sarab Gun Jagadheesarai ||

He is blissful, night and day; He is forever True. All Glories are contained in the Lord in the Universe.

ਬਿਹਾਗੜਾ (ਮਃ ੫) ਛੰਤ (੬) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੨

Raag Bihaagrhaa Guru Arjan Dev

ਅਗਣਤ ਉਚ ਅਪਾਰ ਠਾਕੁਰ ਅਗਮ ਜਾ ਕੋ ਧਾਮਾ ॥

Aganath Ooch Apaar Thaakur Agam Jaa Ko Dhhaamaa ||

Incalculable, lofty and infinite is the Lord and Master. Unapproachable is His home.

ਬਿਹਾਗੜਾ (ਮਃ ੫) ਛੰਤ (੬) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੩

Raag Bihaagrhaa Guru Arjan Dev

ਬਿਨਵੰਤਿ ਨਾਨਕ ਮੇਰੀ ਇਛ ਪੂਰਨ ਮਿਲੇ ਸ੍ਰੀਰੰਗ ਰਾਮਾ ॥੩॥

Binavanth Naanak Maeree Eishh Pooran Milae Sreerang Raamaa ||3||

Prays Nanak, my desires are fulfilled; I have met the Lord, the Greatest Lover. ||3||

ਬਿਹਾਗੜਾ (ਮਃ ੫) ਛੰਤ (੬) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੪

Raag Bihaagrhaa Guru Arjan Dev

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥

Kee Kottik Jag Falaa Sun Gaavanehaarae Raam ||

The fruits of many millions of charitable feasts come to those who listen to and sing the Lord's Praise.

ਬਿਹਾਗੜਾ (ਮਃ ੫) ਛੰਤ (੬) ੮:੧ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੪

Raag Bihaagrhaa Guru Arjan Dev

ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥

Har Har Naam Japath Kul Sagalae Tharaae Raam ||

Chanting the Name of the Lord, Har, Har, all one's generations are carried across.

ਬਿਹਾਗੜਾ (ਮਃ ੫) ਛੰਤ (੬) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੫

Raag Bihaagrhaa Guru Arjan Dev

ਹਰਿ ਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥

Har Naam Japath Sohanth Praanee Thaa Kee Mehimaa Kith Ganaa ||

Chanting the Name of the Lord, one is beautified; what Praises of His can I chant?

ਬਿਹਾਗੜਾ (ਮਃ ੫) ਛੰਤ (੬) ੮:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੫

Raag Bihaagrhaa Guru Arjan Dev

ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥

Har Bisar Naahee Praan Piaarae Chithavanth Dharasan Sadh Manaa ||

I shall never forget the Lord; He is the Beloved of my soul. My mind constantly yearns for the Blessed Vision of His Darshan.

ਬਿਹਾਗੜਾ (ਮਃ ੫) ਛੰਤ (੬) ੮:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੬

Raag Bihaagrhaa Guru Arjan Dev

ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਉਚ ਅਗਮ ਅਪਾਰੇ ॥

Subh Dhivas Aaeae Gehi Kanth Laaeae Prabh Ooch Agam Apaarae ||

Auspicious is that day, when God, the lofty, inaccessible and infinite, hugs me close in His embrace.

ਬਿਹਾਗੜਾ (ਮਃ ੫) ਛੰਤ (੬) ੮:੫ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੬

Raag Bihaagrhaa Guru Arjan Dev

ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥

Binavanth Naanak Safal Sabh Kishh Prabh Milae Ath Piaarae ||4||3||6||

Prays Nanak, everything is fruitful - I have met my supremely beloved Lord God. ||4||3||6||

ਬਿਹਾਗੜਾ (ਮਃ ੫) ਛੰਤ (੬) ੮:੬ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੭

Raag Bihaagrhaa Guru Arjan Dev

ਬਿਹਾਗੜਾ ਮਹਲਾ ੫ ਛੰਤ ॥

Bihaagarraa Mehalaa 5 Shhanth ||

Bihaagraa, Fifth Mehl, Chhant:

ਬਿਹਾਗੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੫੪੬

ਅਨ ਕਾਏ ਰਾਤੜਿਆ ਵਾਟ ਦੁਹੇਲੀ ਰਾਮ ॥

An Kaaeae Raatharriaa Vaatt Dhuhaelee Raam ||

Why are you imbued with the love of another? That path is very dangerous.

ਬਿਹਾਗੜਾ (ਮਃ ੫) ਛੰਤ (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੮

Raag Bihaagrhaa Guru Arjan Dev

ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥

Paap Kamaavadhiaa Thaeraa Koe N Baelee Raam ||

O sinner, no one is your friend.

ਬਿਹਾਗੜਾ (ਮਃ ੫) ਛੰਤ (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੮

Raag Bihaagrhaa Guru Arjan Dev

ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ ॥

Koeae N Baelee Hoe Thaeraa Sadhaa Pashhothaavehae ||

No one shall be your friend, and you shall forever regret your actions.

ਬਿਹਾਗੜਾ (ਮਃ ੫) ਛੰਤ (੭) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੯

Raag Bihaagrhaa Guru Arjan Dev

ਗੁਨ ਗੁਪਾਲ ਨ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥

Gun Gupaal N Japehi Rasanaa Fir Kadhahu Sae Dhih Aavehae ||

You have not chanted with your tongue the Praises of the Sustainer of the World; when will these days come again?

ਬਿਹਾਗੜਾ (ਮਃ ੫) ਛੰਤ (੭) ੧:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੯

Raag Bihaagrhaa Guru Arjan Dev

ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥

Tharavar Vishhunnae Neh Paath Jurrathae Jam Mag Goun Eikaelee ||

The leaf, separated from the branch, shall not be joined with it again; all alone, it falls on its way to death.

ਬਿਹਾਗੜਾ (ਮਃ ੫) ਛੰਤ (੭) ੧:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੦

Raag Bihaagrhaa Guru Arjan Dev

ਬਿਨਵੰਤ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

Binavanth Naanak Bin Naam Har Kae Sadhaa Firath Dhuhaelee ||1||

Prays Nanak, without the Lord's Name, the soul wanders, forever suffering. ||1||

ਬਿਹਾਗੜਾ (ਮਃ ੫) ਛੰਤ (੭) ੧:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੦

Raag Bihaagrhaa Guru Arjan Dev

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥

Thoon Valavanch Look Karehi Sabh Jaanai Jaanee Raam ||

You are practicing deception secretly, but the Lord, the Knower, knows all.

ਬਿਹਾਗੜਾ (ਮਃ ੫) ਛੰਤ (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੧

Raag Bihaagrhaa Guru Arjan Dev

ਲੇਖਾ ਧਰਮ ਭਇਆ ਤਿਲ ਪੀੜੇ ਘਾਣੀ ਰਾਮ ॥

Laekhaa Dhharam Bhaeiaa Thil Peerrae Ghaanee Raam ||

When the Righteous Judge of Dharma reads your account, you shall be squeezed like a sesame seed in the oil-press.

ਬਿਹਾਗੜਾ (ਮਃ ੫) ਛੰਤ (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੧

Raag Bihaagrhaa Guru Arjan Dev

ਕਿਰਤ ਕਮਾਣੇ ਦੁਖ ਸਹੁ ਪਰਾਣੀ ਅਨਿਕ ਜੋਨਿ ਭ੍ਰਮਾਇਆ ॥

Kirath Kamaanae Dhukh Sahu Paraanee Anik Jon Bhramaaeiaa ||

For the actions you committed, you shall suffer the penalty; you shall be consigned to countless reincarnations.

ਬਿਹਾਗੜਾ (ਮਃ ੫) ਛੰਤ (੭) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੨

Raag Bihaagrhaa Guru Arjan Dev

ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ ਗਵਾਇਆ ॥

Mehaa Mohanee Sang Raathaa Rathan Janam Gavaeiaa ||

Imbued with the love of Maya, the great enticer, you shall lose the jewel of this human life.

ਬਿਹਾਗੜਾ (ਮਃ ੫) ਛੰਤ (੭) ੨:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੨

Raag Bihaagrhaa Guru Arjan Dev

ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥

Eikas Har Kae Naam Baajhahu Aan Kaaj Siaanee ||

Except for the One Name of the Lord, you are clever in everything else.

ਬਿਹਾਗੜਾ (ਮਃ ੫) ਛੰਤ (੭) ੨:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੩

Raag Bihaagrhaa Guru Arjan Dev

ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥੨॥

Binavanth Naanak Laekh Likhiaa Bharam Mohi Lubhaanee ||2||

Prays Nanak, those who have such pre-ordained destiny are attracted to doubt and emotional attachment. ||2||

ਬਿਹਾਗੜਾ (ਮਃ ੫) ਛੰਤ (੭) ੨:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੩

Raag Bihaagrhaa Guru Arjan Dev

ਬੀਚੁ ਨ ਕੋਇ ਕਰੇ ਅਕ੍ਰਿਤਘਣੁ ਵਿਛੁੜਿ ਪਇਆ ॥

Beech N Koe Karae Akirathaghan Vishhurr Paeiaa ||

No one advocates for the ungrateful person, who is separated from the Lord.

ਬਿਹਾਗੜਾ (ਮਃ ੫) ਛੰਤ (੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੪

Raag Bihaagrhaa Guru Arjan Dev

ਆਏ ਖਰੇ ਕਠਿਨ ਜਮਕੰਕਰਿ ਪਕੜਿ ਲਇਆ ॥

Aaeae Kharae Kathin Jamakankar Pakarr Laeiaa ||

The hard-hearted Messenger of Death comes and seizes him.

ਬਿਹਾਗੜਾ (ਮਃ ੫) ਛੰਤ (੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੪

Raag Bihaagrhaa Guru Arjan Dev

ਪਕੜੇ ਚਲਾਇਆ ਅਪਣਾ ਕਮਾਇਆ ਮਹਾ ਮੋਹਨੀ ਰਾਤਿਆ ॥

Pakarrae Chalaaeiaa Apanaa Kamaaeiaa Mehaha Mohanee Raathiaa ||

He seizes him, and leads him away, to pay for his evil deeds; he was imbued with Maya, the great enticer.

ਬਿਹਾਗੜਾ (ਮਃ ੫) ਛੰਤ (੭) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੫

Raag Bihaagrhaa Guru Arjan Dev

ਗੁਨ ਗੋਵਿੰਦ ਗੁਰਮੁਖਿ ਨ ਜਪਿਆ ਤਪਤ ਥੰਮ੍ ਗਲਿ ਲਾਤਿਆ ॥

Gun Govindh Guramukh N Japiaa Thapath Thhanmh Gal Laathiaa ||

He was not Gurmukh - he did not chant the Glorious Praises of the Lord of the Universe; and now, the hot irons are put to his chest.

ਬਿਹਾਗੜਾ (ਮਃ ੫) ਛੰਤ (੭) ੩:੪ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੫

Raag Bihaagrhaa Guru Arjan Dev

ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਨੁ ਪਛੁਤਾਪਿਆ ॥

Kaam Krodhh Ahankaar Moothaa Khoe Giaan Pashhuthaapiaa ||

He is ruined by sexual desire, anger and egotism; deprived of spiritual wisdom, he comes to regret.

ਬਿਹਾਗੜਾ (ਮਃ ੫) ਛੰਤ (੭) ੩:੫ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੬

Raag Bihaagrhaa Guru Arjan Dev

ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ ਜਾਪਿਆ ॥੩॥

Binavanth Naanak Sanjog Bhooolaa Har Jaap Rasan N Jaapiaa ||3||

Prays Nanak, by his cursed destiny he has gone astray; with his tongue, he does not chant the Name of the Lord. ||3||

ਬਿਹਾਗੜਾ (ਮਃ ੫) ਛੰਤ (੭) ੩:੬ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੭

Raag Bihaagrhaa Guru Arjan Dev

ਤੁਝ ਬਿਨੁ ਕੋ ਨਾਹੀ ਪ੍ਰਭ ਰਾਖਨਹਾਰਾ ਰਾਮ ॥

Thujh Bin Ko Naahee Prabh Raakhanehaaraa Raam ||

Without You, God, no one is our savior.

ਬਿਹਾਗੜਾ (ਮਃ ੫) ਛੰਤ (੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੫੪੬ ਪੰ. ੧੭

Raag Bihaagrhaa Guru Arjan Dev

ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥

Pathith Oudhhaaran Har Biradh Thumaaraa Raam ||

It is Your Nature, Lord, to save the sinners.

ਬਿਹਾਰਾੜਾ (ਮਃ ੫) ਛੰਤ (੭) ੮:੨ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੧੮

Raag Bihaagrhaa Guru Arjan Dev

ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾ ਨਿਧਿ ਦਇਆਲਾ ॥

Pathith Oudhhaaran Saran Suaamee Kirapaa Nidhh Dhaeiaalaa ||

O Savior of sinners, I have entered Your Sanctuary, O Lord and Master, Compassionate Ocean of Mercy.

ਬਿਹਾਰਾੜਾ (ਮਃ ੫) ਛੰਤ (੭) ੮:੩ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੧੮

Raag Bihaagrhaa Guru Arjan Dev

ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥

Andhh Koop Thae Oudhhar Karathae Sagal Ghatt Prathipaalaa ||

Please, rescue me from the deep, dark pit, O Creator, Cherisher of all hearts.

ਬਿਹਾਰਾੜਾ (ਮਃ ੫) ਛੰਤ (੭) ੮:੪ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੧੯

Raag Bihaagrhaa Guru Arjan Dev

ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥

Saran Thaeree Katt Mehaha Baerree Eik Naam Dhaehi Adhhaaraa ||

I seek Your Sanctuary; please, cut away these heavy bonds, and give me the Support of the One Name.

ਬਿਹਾਰਾੜਾ (ਮਃ ੫) ਛੰਤ (੭) ੮:੫ - ਗੁਰੂ ਗ੍ਰੰਥ ਸਾਹਿਬ : ਅੰਗ ੫੪੬ ਪੰ. ੧੯

Raag Bihaagrhaa Guru Arjan Dev

ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥

Binavanth Naanak Kar Dhaee Raakhahu Gobindh Dheen Dhaeiaaraa ||4||

Prays Nanak, please, give me Your Hand and save me, O Lord of the Universe, Merciful to the meek.

॥4॥

ਬਿਹਾਰਾੜਾ (ਮਃ ੫) ਛੰਤ (੭) ੮:੬ - ਗੁਰੂ ਗ੍ਰੰਥ ਸਾਹਿਬ : ਅੰਗ ੫੪੭ ਪੰ. ੧

Raag Bihaagrhaa Guru Arjan Dev